

ਛਾਤੀ ਦਾ ਦੱਧ ਚੰਘਾਉਂਦੇ ਸਮੇਂ

ਛਾਤੀ ਦਾ ਦੁੱਧ ਚੁੰਘਾਉਣ ਵੇਲੇ, ਸਰਾਬ ਨਾ ਪੀਣਾ ਤੁਹਾਡੇ ਬੱਚੇ ਲਈ ਸਭ ਤੋਂ ਸਰਕਿਅਤ ਹੈ।

ਸਰਾਬ ਛਾਤੀ ਦੇ ਦੁੱਧ ਵਿੱਚ ਦਾਖਲ ਹੁੰਦੀ ਹੈ। ਛਾਤੀ ਦਾ ਦੁੱਧ ਚੁੰਘਾਉਣ
ਵੇਲੇ, ਤੁਹਾਡੀ ਛਾਤੀ ਦੇ ਦੁੱਧ ਵਿੱਚ ਸਰਾਬ ਦੀ ਮਾਤਰਾ ਤੁਹਾਡੇ ਖੂਨ ਵਿੱਚ
ਮਾਤਰਾ ਦੇ ਬਚਾਬਰ ਹੁੰਦੀ ਹੈ।

ਇਕ ਆਮ ਮਿਆਰੀ ਡਿੱਕ ਦੇ ਘੰਟਿਆਂ ਤੱਕ ਛਾਤੀ ਦੇ ਦੁੱਧ ਵਿੱਚ ਰਹਿ ਸਕਦਾ ਹੈ।

ਮਾਂ ਦੇ ਦੁੱਧ ਵਿੱਚ ਸਰਾਬ ਬੱਚੇ ਦੇ ਦਿਮਾਗ ਅਤੇ ਰੀਤੀ ਦੀ ਹੱਡੀ ਵਾਲੀ ਨਾੜ ਨੂੰ ਪ੍ਰਭਾਵਿਤ ਕਰ ਸਕਦੀ ਹੈ ਜੋ ਬੱਚੇ ਦੇ ਜਨਮ ਤੋਂ ਬਾਅਦ ਵਿਕਸਤ ਹੁੰਦੀ ਰਹੀਂਦੀ ਹੈ।

ਸ਼ਰਾਬ ਦੁੱਧ ਦੇ ਪ੍ਰਵਾਹ ਨੂੰ ਘਟਾ ਸਕਦੀ ਹੈ ਅਤੇ ਤੁਹਾਡੇ ਬੱਚੇ ਨੂੰ ਬੇਚੈਨ ਕਰਨ ਦਾ ਕਾਰਨ ਬਣ ਸਕਦੀ ਹੈ।

ਤੁਸੀਂ ਇਹ ਜਾਣ ਲਈ Feed Safe ਐਪ ਦੀ ਵਰਤੋਂ ਕਰ ਸਕਦੇ ਹੋ ਕਿ ਤਹਾਡੀ ਛਾਤੀ ਦਾ ਦੱਧ ਸੁਰਾਬ ਤੋਂ ਕਦੋਂ ਮਖਤ ਹੋਵੇਗਾ।

ਯਾਦ ਰੱਖਣ ਵਾਲੀਆਂ ਚੀਜ਼ਾਂ

- » ਜੇ ਤੁਸੀਂ ਗਰਭਵਤੀ ਹੋ ਜਾਂ ਗਰਭਅਵਸਥਾ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਸਰਾਬ ਨਹੀਂ ਪੀਈ ਚਾਹੀਦੀ।
 - » ਜਿਸ ਪਲ ਤੁਸੀਂ ਕੋਸ਼ਿਸ਼ ਕਰਨਾ ਸ਼ੁਰੂ ਕਰਦੇ ਹੋ ਉਹੀ ਸਰਾਬ ਪੀਈ ਬੰਦ ਕਰਨ ਵਾਲਾ ਪਲ ਹੁੰਦਾ ਹੈ।
 - » ਗਰਭ ਅਵਸਥਾ ਦੇ ਕਿਸੇ ਵੀ ਪੜਾਅ 'ਤੇ ਤੁਸੀਂ ਜੇ ਸਰਾਬ ਪੀਂਦੇ ਹੋ ਉਹ ਸਿੱਧੇ ਤੁਹਾਡੇ ਬੱਚੇ ਨੂੰ ਜਾਂਦੀ ਹੈ ਅਤੇ ਉਹਨਾਂ ਦੇ ਵਿਕਸਤ ਹੋਣ ਵਾਲੇ ਦਿਮਾਗਾ, ਸਰੀਰ ਅਤੇ ਅੰਗਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
 - » ਤੁਹਾਡੇ ਲਈ ਸਰਾਬ ਪੀਈ ਬੰਦ ਕਰਨਾ ਮੁਸ਼ਕਿਲ ਹੋ ਸਕਦਾ ਹੈ - ਜੇ ਅਜਿਹਾ ਹੈ, ਤਾਂ ਆਪਣੇ ਡਾਕਟਰ, ਦਾਈ ਜਾਂ ਜਣੇਪਾ ਮਾਹਰ ਤੋਂ ਸਹਾਇਤਾ ਲੈਣਾ ਸੱਚਮੁੰਚ ਮਹੱਤਵਪੂਰਣ ਹੈ।
 - » ਛਾਤੀ ਦਾ ਦੁੱਧ ਚੁੰਘਾਉਣ ਵੇਲੇ ਨਾ ਪੀਈ ਸਭ ਤੋਂ ਸੁਰੱਖਿਅਤ ਹੈ। ਜੇ ਤੁਸੀਂ ਉਠਾਏ ਗਏ ਕਿਸੇ ਵੀ ਮੁੱਦੇ ਬਾਰੇ ਚਿੰਤਤ ਹੋ ਤਾਂ ਤੁਹਾਨੂੰ ਆਪਣੇ ਡਾਕਟਰ, ਜਣੇਪਾ ਮਾਹਰ ਜਾਂ ਦਾਈ ਨਾਲ ਗੱਲ ਕਰਨੀ ਚਾਹੀਦੀ ਹੈ।

ਵ੍ਯੱਧੇ ਜਾਣਕਾਰੀ ਅਤੇ ਸਹਾਇਤਾ ਲਈ

ਗਰਾਬ, ਗਰਭਅਵਸਥਾ, ਡਾਤੀ ਦਾ ਦੁੱਧ ਚੁੰਘਾਉਣ ਅਤੇ ਐਫ ਏ ਐਸ
ਹੀ (FASD) ਬਾਰੇ ਹੋਰ ਜਾਣੋ
verymomentmatters.org.au

regnancy, Birth and Baby Helpline (ਗਰੜਅਵਸਥਾ, ਜਨਮ
ਤੇ ਬੱਚਾ ਸਹਾਇਤਾ ਲਾਈਨ)

800 822 436

NOFASD Australia Helpline (NOFASD આસ્ટ્રેલીઅન્ડ હાઇટ્ઝ લાઇન)

800 860 613

National Alcohol and Other Drug Helpline (ਸ਼ਰਾਬ ਅਤੇ ਹਰ ਨਸ਼ੀਲੇ ਪਦਾਰਥਾਂ ਦੀ ਰਾਸ਼ਟਰੀ ਸਹਾਇਤਾ ਲਾਈਨ)
800 250 015

800 250 015

ਗਰਾਬ ਪੀਣ ਤੋਂ ਸਿਹਤ ਦੇ ਖਤਰਿਆਂ ਨੂੰ ਘਟਾਉਣ ਲਈ
ਆਸਟ੍ਰੋਲੀਆ ਦੇ ਦਿਸ਼ਾ-ਨਿਰਦੇਸ਼

hmrc.gov.au/alcohol

Australian Breastfeeding Association (ਆਸਟ੍ਰੇਲੀਅਨ
ਬੈਸਟਫੋਡਿੰਗ ਐਸੋਸੀਏਸ਼ਨ)

800 686 268

eed Safe એપ
eedsafe.net

fare.

Foundation for Alcohol Research and Education - FARE (ਸਰਾਬ ਬਾਰੇ ਖੋਜ ਤੇ ਸਿੱਖਿਆ ਦੀ ਬੁਨਿਆਦੀ ਸੰਸਥਾ) ਦੁਆਰਾ ਵਿਕਸਿਤ ਕੀਤਾ ਗਿਆ ਹੈ। ਆਸਟ੍ਰੇਲੀਆ ਦੀ ਸਰਕਾਰ ਦੇ ਸਿਹਤ ਵਿਭਾਗ ਦੁਆਰਾ ਸਮਰਪਣ ਅਤੇ ਫੁੱਡ ਇੰਡਿਕੇਸ਼ਨ ਗਿਆ।

www.fare.org.au વિખે FARE બાબે દોર્બ જાણે

ਕਾਸ਼ਨ - 2021

ਗਰਭਅਵਸਥਾ ਅਤੇ ਸ਼ਰਾਬ ਬਾਰੇ ਜਾਣਕਾਰੀ

ਜੇ ਹੋ ਸਕਦਾ ਹੈ ਕਿ

ਤੁਸੀਂ ਨਹੀਂ ਜਾਣਦੇ ਹੋਵੋ

fare.

ਗਰਭਅਵਸਥਾ ਇਕ ਰੋਮਾਂਚਕ ਸਮਾਂ ਹੈ, ਇਕ ਅਜਿਹਾ ਸਮਾਂ ਜਦੋਂ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਸਿਹਤਮੰਦ ਰਹਿਣ ਅਤੇ ਆਪਣੇ ਬੱਚੇ ਜ਼ਿੰਦਗੀ ਦੀ ਸਭ ਤੋਂ ਵਧੀਆ ਸ਼ੁਰੂਆਤ ਦੇਣ ਲਈ ਉਹ ਕੀ ਕਰ ਸਕਦੇ ਹਨ।

ਗਰਭਵਤੀ ਹੋਣ ਜਾਂ ਗਰਭਅਵਸਥਾ ਦੀ ਯੋਜਨਾ ਬਨਾਉਣ ਵੇਲੇ, ਕਿਸੇ ਤਰ੍ਹਾਂ ਦੀ ਸ਼ਰਾਬ ਨਾ ਪੀਣਾ ਮਹੱਤਵਪੂਰਣ ਹੈ। ਸਿਹਤ ਅਤੇ ਡਾਕਟਰੀ ਖੋਜ ਬਾਰੇ ਆਸਟ੍ਰੋਲੀਆ ਦੀ ਪ੍ਰਮੁੱਖ ਸੈੱਸ਼ਨ, ਨੈਸ਼ਨਲ ਹੈਲਥ ਐਂਡ ਮੈਡੀਕਲ ਰਿਸਰਚ ਕੇਂਸਲ ਦੀ ਸਲਾਹ ਇਹ ਹੈ ਕਿ:

ਜੇ ਤੁਸੀਂ ਗਰਭਵਤੀ ਹੋ ਜਾਂ ਗਰਭਅਵਸਥਾ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਸ਼ਰਾਬ ਨਹੀਂ ਪੀਣੀ ਚਾਹੀਦੀ।

ਇਹ ਇਸ ਲਈ ਹੈ ਕਿਉਂਕਿ, ਗਰਭ ਅਵਸਥਾ ਦੇ ਹਰ ਪੜਾਅ 'ਤੇ, ਕੋਈ ਵੀ ਸ਼ਰਾਬ ਜੇ ਤੁਸੀਂ ਪੀਂਦੇ ਹੋ, ਸਿੱਧਾ ਤੁਹਾਡੇ ਬੱਚੇ ਨੂੰ ਜਾਂਦੀ ਹੈ। ਗਰਭ ਅਵਸਥਾ ਦੌਰਾਨ ਸ਼ਰਾਬ ਪੀਣ ਨਾਲ ਬੱਚੇ ਦੇ ਵਿਕਸਤ ਹੋ ਰਹੇ ਦਿਮਾਗ, ਸਰੀਰ ਅਤੇ ਅੰਗਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।



ਗਰਭ ਅਵਸਥਾ ਦੌਰਾਨ ਸ਼ਰਾਬ ਪੀਣ ਦੇ ਖਤਰੇ

ਗਰਭ ਅਵਸਥਾ ਦੌਰਾਨ ਸ਼ਰਾਬ ਪੀਣ ਨਾਲ ਤੁਹਾਡੇ ਅਤੇ ਤੁਹਾਡੇ ਵਿਕਸਤ ਹੋ ਰਹੇ ਬੱਚੇ ਲਈ ਖਤਰੇ ਪੈਦਾ ਹੁੰਦੇ ਹਨ, ਜਿੰਨ੍ਹਾਂ ਵਿੱਚ ਸ਼ਾਮਲ ਹਨ:

- » ਗਰਭਪਾਤਰ ਦਾ ਜ਼ਿਆਦਾ ਖਤਰਾ
- » ਮਰੇ ਹੋਏ ਬੱਚੇ ਦਾ ਜਨਮ, ਸਮੇਂ ਤੋਂ ਪਹਿਲਾਂ ਜਨਮ ਅਤੇ ਜਨਮ ਵੇਲੇ ਘੱਟ ਭਾਰ ਦਾ ਜ਼ਿਆਦਾ ਖਤਰਾ
- » ਬੱਚੇ ਦੇ ਵਿਕਸਤ ਹੋ ਰਹੇ ਦਿਮਾਗ, ਸਰੀਰ ਅਤੇ ਅੰਗਾਂ ਨੂੰ ਨੁਕਸਾਨ ਹੋਣ ਦਾ ਜ਼ਿਆਦਾ ਖਤਰਾ, ਅਤੇ
- » ਭਰੂਣ ਸ਼ਰਾਬ ਸਪੈਕਟਰਮ ਵਿਕਾਰ (Fetal Alcohol Spectrum Disorder - FASD)

ਭਰੂਣ ਸ਼ਰਾਬ ਸਪੈਕਟਰਮ ਵਿਕਾਰ (Fetal Alcohol Spectrum Disorder) ਜਾਂ ਐਫ ਏ ਐਸ ਡੀ (FASD) ਬਾਰੇ

ਐਫ ਏ ਐਸ ਡੀ (FASD) ਗਰਭ ਅਵਸਥਾ ਦੌਰਾਨ ਸ਼ਰਾਬ ਦੇ ਸੰਪਰਕ ਵਿੱਚ ਆਉਣ ਕਰਕੇ ਜੀਵਨ ਭਰ ਦੀ ਅਪੰਗਤਾ ਹੈ। ਐਫ ਏ ਐਸ ਡੀ (FASD) ਵਾਲੇ ਜ਼ਿਆਦਾਤਰ ਲੋਕਾਂ ਨੂੰ ਕੋਈ ਦਿਖਾਈ ਦੇਣ ਯੋਗ ਲੱਛਣ ਨਹੀਂ ਹੁੰਦੇ ਹਨ, ਪਰ ਬਹੁਤ ਸਾਰੇ ਹੋਠ ਲਿਖੀਆਂ ਚੁਣੌਤੀਆਂ ਦਾ ਅਨੁਭਵ ਕਰਦੇ ਹਨ:

- » ਸਰੀਰਕ ਅਤੇ ਡਾਕਟਰ ਵਿਕਾਸ ਵਿੱਚ ਦੇਰੀ
- » ਵਿਗੜੀ ਹੋਈ ਬੋਲੀ ਅਤੇ ਡਾਸ਼ਾ ਵਿਕਾਸ
- » ਸਿੱਖਣ ਦੀਆਂ ਸਮੱਸਿਆਵਾਂ, ਉਦਾਹਰਣ ਲਈ ਮਹਾਂਸ਼ੁਭ ਯਾਦਦਾਸਤ, ਅਤੇ
- » ਵਿਵਹਾਰ ਨੂੰ ਕਾਬੂ ਕਰਨ ਵਿੱਚ ਮੁਸ਼ਕਿਲਾ।

ਐਫ ਏ ਐਸ ਡੀ (FASD) ਵਾਲੇ ਲੋਕ ਕਈ ਚੁਣੌਤੀਆਂ ਅਨੁਭਵ ਕਰਦੇ ਹਨ ਅਤੇ ਉਹਨਾਂ ਨੂੰ ਰੋਜ਼ਾਨਾ ਸਹਾਇਤਾ ਦੀ ਲੋੜ ਪੈ ਸਕਦੀ ਹੈ।

ਆਪਣੇ ਡਾਕਟਰ, ਜਣੋਪਾ ਮਾਹਰ ਜਾਂ ਦਾਈ ਨਾਲ ਗੱਲ ਕਰੋ

ਜੇ ਤੁਸੀਂ ਇਹ ਜਾਣ ਤੋਂ ਪਹਿਲਾਂ ਕਿ ਤੁਸੀਂ ਗਰਭਵਤੀ ਹੋ ਸ਼ਰਾਬ ਪੀ ਰਹੇ ਸੀ ਅਤੇ ਚਿੰਤਤ ਹੋ, ਜਾਂ ਜੇ ਤੁਹਾਨੂੰ ਸ਼ਰਾਬ ਪੀਣਾ ਬੰਦ ਕਰਨ ਵਿੱਚ ਮੁਸ਼ਕਿਲਾ ਆ ਰਹੀ ਹੈ, ਤਾਂ ਤੁਸੀਂ ਆਪਣੇ ਡਾਕਟਰ, ਦਾਈ ਜਾਂ ਜਣੋਪਾ ਮਾਹਰ ਨਾਲ ਗੱਲ ਕਰ ਸਕਦੇ ਹੋ।

ਸਿਹਤ ਪੇਸ਼ੇਵਰ ਸ਼ਰਾਬ ਬਾਰੇ ਬਹੁਤ ਸਾਰੇ ਲੋਕਾਂ ਨਾਲ ਗੱਲਬਾਤ ਕਰਦੇ ਹਨ। ਉਹ ਤੁਹਾਡੇ ਸਵਾਲਾਂ ਦਾ ਜਵਾਬ ਦੇ ਸਕਦੇ ਹਨ ਅਤੇ ਤੁਹਾਡੀ ਅਤੇ ਤੁਹਾਡੇ ਬੱਚੇ ਦੀ ਸਹਾਇਤਾ ਕਰਨ ਲਈ ਤੁਹਾਡੇ ਇਲਾਕੇ ਵਿੱਚ ਸੇਵਾਵਾਂ ਬਾਰੇ ਜਾਣਕਾਰੀ ਦੇ ਸਕਦੇ ਹਨ।

ਗਰਭ ਅਵਸਥਾ ਦੌਰਾਨ ਸ਼ਰਾਬ ਪੀਣਾ ਬੰਦ ਕਰਨ ਵਿੱਚ ਕਦੇ ਵੀ ਬਹੁਤ ਦੇਰ ਨਹੀਂ ਹੁੰਦੀ, ਜਦੋਂ ਹੀ ਪਤਾ ਲੱਗੇ ਉਸੇ ਵੇਲੇ ਪੀਣੀ ਛੱਡ ਦਿਓ। ਤੁਹਾਡੀ ਗਰਭਅਵਸਥਾ ਦੌਰਾਨ ਬੱਚਾ ਵਿਕਸਤ ਹੋ ਰਿਹਾ ਹੈ ਅਤੇ ਆਕਾਰ ਵਿੱਚ ਵਧ ਰਿਹਾ ਹੈ।

ਗਰਭਅਵਸਥਾ ਅਤੇ ਗਰਭਵਤੀ ਹੋਣ ਦੀ ਯੋਜਨਾ ਬਣਾ ਰਹੇ ਸਮੇਂ

ਜਿਸ ਪਲ ਤੁਸੀਂ ਗਰਭਵਤੀ ਹੋਣ ਦੀ ਕੋਸ਼ਿਸ਼ ਕਰਨਾ ਸ਼ੁਰੂ ਕਰਦੇ ਹੋ, ਇਹ ਉਹ ਪਲ ਹੈ ਜਦੋਂ ਤੁਹਾਨੂੰ ਸ਼ਰਾਬ ਪੀਣਾ ਬੰਦ ਕਰਨਾ ਚਾਹੀਦਾ ਹੈ। ਜ਼ਿਆਦਾਤਰ ਲੋਕ ਗਰਭਵਤੀ ਹੋਣ ਦੇ ਪਲ ਨੂੰ ਨਹੀਂ ਜਾਣਦੇ, ਜਿਸ ਕਰਕੇ ਕੋਸ਼ਿਸ਼ ਸ਼ੁਰੂ ਕਰਦੇ ਹੀ ਸ਼ਰਾਬ ਪੀਣਾ ਬੰਦ ਕਰਨਾ ਮਹੱਤਵਪੂਰਣ ਹੈ।

ਸ਼ਰਾਬ ਦੇਵਾਂ ਜੀਵਨ-ਸਾਥੀਆਂ ਦੀ ਜਨਨ ਸਕਤੀ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ ਅਤੇ ਗਰਭਵਤੀ ਹੋਣ ਵਿੱਚ ਲੱਗਣ ਵਾਲੇ ਸਮੇਂ ਨੂੰ ਵਧ ਸਕਦੀ ਹੈ।

ਲੋਕ ਪੁੱਛ ਸਕਦੇ ਹਨ ਕਿ ਤੁਸੀਂ ਸ਼ਰਾਬ ਕਿਉਂ ਨਹੀਂ ਪੀ ਰਹੇ ਹੋ। ਜੇ ਤੁਸੀਂ ਇਹ ਉਹਨਾਂ ਨਾਲ ਸਾਂਝਾ ਕਰਨ ਲਈ ਤਿਆਰ ਨਹੀਂ ਹੋ ਕਿ ਤੁਸੀਂ ਗਰਭਵਤੀ ਹੋਣ ਦੀ ਕੋਸ਼ਿਸ਼ ਕਰ ਰਹੇ ਹੋ ਜਾਂ ਗਰਭਵਤੀ ਹੋ, ਤਾਂ ਤੁਸੀਂ ਕਹਿ ਸਕਦੇ ਹੋ ਕਿ:

- » ਮੇਰਾ ਸਿਹਤ ਵੱਲ ਧਿਆਨ ਹੈ ਅਤੇ ਸ਼ਰਾਬ ਛੱਡ ਦਿੱਤੀ ਹੈ
- » ਨਹੀਂ ਧੰਨਵਾਦ, ਮੈਂ ਅੱਜ ਰਾਤ ਸ਼ਰਾਬ ਨਹੀਂ ਪੀ ਰਹੀ
- » ਮੇਰਾ ਕੱਲ੍ਹ ਦਾ ਦਿਨ ਬਹੁਤ ਮਹੱਤਵਪੂਰਣ ਹੈ, ਇਸ ਲਈ ਨਹੀਂ, ਧੰਨਵਾਦ।

ਜੇ ਤੁਸੀਂ ਲੋਕਾਂ ਨੂੰ ਇਹ ਦੱਸਦੇ ਹੋਏ ਖੂਸ ਹੋ, ਤਾਂ ਬੱਸ ਇਦਾਂ ਕਹਿ ਲਓ "ਨਹੀਂ ਧੰਨਵਾਦ, ਜਦ ਕਿ ਮੈਂ ਗਰਭਵਤੀ ਹੋਣ ਦੀ ਕੋਸ਼ਿਸ਼ ਕਰ ਰਹੀ ਹਾਂ" ਜਾਂ "ਨਹੀਂ ਧੰਨਵਾਦ, ਜਦ ਕਿ ਮੈਂ ਗਰਭਵਤੀ ਹੋਂ"।

ਤੁਹਾਡਾ ਜੀਵਨ-ਸਾਥੀ, ਦੇਸਤ ਜਾਂ ਪਰਿਵਾਰ ਵੀ ਤੁਹਾਡੀ ਸਹਾਇਤਾ ਕਰਨ ਲਈ ਸ਼ਰਾਬ ਪੀਣਾ ਬੰਦ ਕਰਨ ਦੀ ਚੋਣ ਕਰ ਸਕਦੇ ਹਨ।

ਜੇ ਤੁਹਾਡੇ ਲਈ ਸ਼ਰਾਬ ਪੀਣ ਨੂੰ ਰੋਕਣਾ ਜਾਂ ਘਟਾਉਣਾ ਮੁਸ਼ਕਿਲਾ ਹੈ, ਤਾਂ ਤੁਸੀਂ ਆਪਣੇ ਡਾਕਟਰ, ਜਣੋਪਾ ਮਾਹਰ ਜਾਂ ਦਾਈ ਨਾਲ ਸਹਾਇਤਾ ਲਈ ਗੱਲ ਕਰ ਸਕਦੇ ਹੋ।

